

ਬਠਿੰਡਾ ਜ਼ਿਲ੍ਹੇ ਵਿਚ 5.69 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ

ਬਠਿੰਡਾ, 30 ਅਪ੍ਰੈਲ

ਬਠਿੰਡਾ ਜ਼ਿਲ੍ਹੇ ਵਿਚ ਬੁੱਧਵਾਰ ਦੀ ਸ਼ਾਮ ਤੱਕ ਕੁੱਲ 5,69,207 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਜਦ ਕਿ ਸਿਰਫ਼ ਬੁੱਧਵਾਰ ਨੂੰ 49,659 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 802 ਕਰੋੜ ਰੁਪਏ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ: ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਪਨਗ੍ਰੇਨ 163542 ਮੀਟ੍ਰਿਕ ਟਨ ਦੀ ਖਰੀਦ ਨਾਲ ਬਾਕੀ ਏਜੰਸੀਆਂ ਤੋਂ ਜ਼ਿਲ੍ਹੇ ਵਿਚ ਅੱਗੇ ਚੱਲ ਰਹੀ ਹੈ। ਜਦ ਕਿ ਮਾਰਕਫੈਡ ਨੇ 148821 ਮੀਟ੍ਰਿਕ ਟਨ, ਪਨਸਪ ਨੇ 124515 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 88740 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਨੇ 43070 ਮੀਟ੍ਰਿਕ ਟਨ ਅਤੇ ਵਪਾਰੀਆਂ ਨੇ 519 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਹੁਣ ਤੱਕ 360822 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ।

I/21203/2020

ਜਲ ਸਪਲਾਈ ਵਿਭਾਗ ਵਲੋਂ ਪਾਣੀ ਦੀ ਸਪਲਾਈ ਲਈ ਸਮਾਂ ਸਾਰਨੀ ਜਾਰੀ

ਬਠਿੰਡਾ, 30 ਅਪ੍ਰੈਲ: ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨੰਬਰ 3 ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਅਮਿਤ ਗਰਗ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵਲੋਂ ਪਾਣੀ ਦੀ ਸਪਲਾਈ ਲਈ ਸਮਾਂ ਸਾਰਨੀ ਦਾ ਸਮਾਂ ਨਿਰਧਾਰਿਤ ਕਰਕੇ ਜਾਰੀ ਕੀਤਾ ਗਿਆ ਹੈ।

ਕਾਰਜਕਾਰੀ ਇੰਜੀਨੀਅਰ ਸ੍ਰੀ ਅਮਿਤ ਗਰਗ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੇਜ਼-1 ਅਤੇ 2 ਵਿੱਚ ਸਵੇਰੇ 6 ਵਜੇ ਤੋਂ ਸਵੇਰੇ 7:30 ਵਜੇ ਤੱਕ ਇਸੇ ਤਰਾਂ ਫੇਜ਼ 3 ਵਿੱਚ ਸਵੇਰੇ 7:15 ਵਜੇ ਤੋਂ ਸਵੇਰੇ 8:30 ਵਜੇ ਤੱਕ ਹੈ। ਉਨ੍ਹਾਂ ਦੱਸਿਆ ਕਿ ਭਾਗੂ ਰੋਡ, ਸਿਵਲ ਲਾਇਨ, ਗੁਰੂ ਕੀ ਨਗਰੀ, ਸ਼ਾਂਤ ਨਗਰ ਸਵੇਰੇ 5:30 ਵਜੇ ਤੋਂ 7 ਵਜੇ ਤੱਕ ਪਾਣੀ ਦੀ ਸਪਲਾਈ ਦਾ ਸਮਾਂ ਤਹਿ ਕੀਤਾ ਹੈ।

ਸ੍ਰੀ ਅਮਿਤ ਗਰਗ ਨੇ ਹੋਰ ਦੱਸਿਆ ਕਿ ਸ਼ਾਮ ਦੇ ਸਮੇਂ ਸਿਵਲ ਲਾਇਨ, ਭਾਗੂ ਰੋਡ, ਗੁਰੂ ਕੀ ਨਗਰੀ ਅਤੇ ਸ਼ਾਂਤ ਨਗਰ ਸ਼ਾਮ 5 ਵਜੇ ਤੋਂ 6:30 ਵਜੇ ਤੱਕ ਤੇ ਫੇਜ਼ 1-2 ਵਿੱਚ ਸ਼ਾਮ 6 ਵਜੇ ਤੋਂ 7:30 ਵਜੇ ਅਤੇ ਇਸੇ ਤਰਾਂ ਫੇਜ਼ 3 ਵਿੱਚ ਸ਼ਾਮ 7 ਵਜੇ ਤੋਂ ਸ਼ਾਮ 8:15 ਵਜੇ ਤੱਕ ਪਾਣੀ ਦੀ ਨਿਰਵਿਘਨ ਸਪਲਾਈ ਜਾਰੀ ਰਹੇਗੀ।

I/21324/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

ਦੂਜਿਆਂ ਸੂਬਿਆਂ ਜਾਂ ਵਿਦੇਸ਼ 'ਚ ਫਸੇ ਪੰਜਾਬੀ ਘਰ ਵਾਪਸੀ ਲਈ ਆਨਲਾਈਨ ਕਰਨ ਅਪਲਾਈ

ਬਠਿੰਡਾ, 30 ਅਪ੍ਰੈਲ

ਕੋਵਿਡ 19 ਕਾਰਨ ਪੈਦਾ ਹੋਏ ਵਿਸ਼ਵਵਿਆਪੀ ਸੰਕਟ ਵਿਚ ਪੰਜਾਬ ਸਰਕਾਰ ਨੇ ਦੂਜਿਆਂ ਸੂਬਿਆਂ ਜਾਂ ਵਿਦੇਸ਼ ਵਿਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਆਨਲਾਈਨ ਅਪਲਾਈ ਕਰਨ ਲਈ ਇਕ ਪੋਰਟਲ ਲਾਂਚ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦੱਸਿਆ ਹੈ ਕਿ ਵਿਦੇਸ਼ ਜਾਂ ਪੰਜਾਬ ਤੋਂ ਬਾਹਰ ਫਸੇ ਪੰਜਾਬ ਦੇ ਨਿਵਾਸੀ ਇਸ ਪੋਰਟਲ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਜਿਸ ਤੋਂ ਬਾਅਦ ਸਰਕਾਰ ਵੱਲੋਂ ਇੰਨ੍ਹਾਂ ਦੀ ਘਰ ਵਾਪਸੀ ਲਈ ਯੋਜਨਾਬੰਦੀ ਕੀਤੀ ਜਾਵੇਗੀ। ਇਸ ਲਈ <http://covidhelp.punjab.gov.in> ਲਿੰਕ ਤੇ ਜਾ ਕੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

ਬਠਿੰਡਾ ਜ਼ਿਲ੍ਹੇ ਦੀਆਂ 5 ਹੋਰ ਰਿਪੋਟਾਂ ਨੈਗੇਟਿਵ ਪ੍ਰਾਪਤ

-ਬੁੱਧਵਾਰ ਨੂੰ ਲਏ 85 ਨਮੂਨਿਆਂ ਦੀ ਰਿਪੋਟ ਬਕਾਇਆ

ਬਠਿੰਡਾ, 30 ਅਪ੍ਰੈਲ

ਬਠਿੰਡਾ ਜ਼ਿਲ੍ਹੇ ਤੋਂ ਭੇਜੇ 5 ਹੋਰ ਨਮੂਨਿਆਂ ਦੀ ਰਿਪੋਟ ਨੈਗੇਟਿਵ ਪ੍ਰਾਪਤ ਹੋਈ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਕੋਟਾ ਤੋਂ ਪਰਤੇ ਸਾਰੇ 25 ਵਿਦਿਆਰਥੀਆਂ ਦੀ ਵੀ ਨੈਗੇਟਿਵ ਰਿਪੋਟ ਪ੍ਰਾਪਤ ਹੋਈ ਹੈ। ਇਸ ਤੋਂ ਬਿਨਾਂ ਬੀਤੇ ਕੱਲ ਲਏ ਗਏ 85 ਨਮੂਨਿਆਂ ਦੀ ਰਿਪੋਟ ਆਉਣੀ ਬਕਾਇਆ ਹੈ। ਜਦ ਕਿ ਵੀਰਵਾਰ ਨੂੰ ਖ਼ਬਰ ਲਿਖੇ ਜਾਣ ਤੱਕ ਨਮੂਨੇ ਲਏ ਜਾ ਰਹੇ ਸਨ। ਜਦ ਕਿ ਬੀਤੇ ਸ਼ਾਮ ਤੱਕ ਜ਼ਿਲ੍ਹੇ ਵਿਚ 660 ਨਮੂਨੇ ਲਏ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 2 ਮਰੀਜ਼ਾਂ ਦਾ ਰਿਪੋਟ ਪਾਜ਼ਿਟਿਵ ਆਈ ਸੀ ਅਤੇ ਉਹ ਦੋਨੋਂ ਪੰਜਾਬ ਤੋਂ ਬਾਹਰ ਤੋਂ ਪਰਤੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਪੁੱਜਣ ਦੇ ਸਮੇਂ ਤੋਂ ਹੀ ਅਲਗ ਰੱਖਿਆ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਜੋ ਵੀ ਬਾਹਰੋਂ ਆਇਆ ਹੈ ਉਸਨੂੰ ਹੁਣ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ। ਪਿੱਛਲੇ 24 ਘੰਟਿਆਂ ਵਿਚ ਜ਼ਿਲ੍ਹੇ ਵਿਚ ਨਾਂਦੇੜ ਤੋਂ 114 ਸ਼ਰਧਾਲੂ ਪਰਤੇ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਸਰਕਾਰੀ ਇਕਾਂਤਵਾਸ ਕੇਂਦਰ ਵਿਚ ਰੱਖਿਆ ਗਿਆ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਪਰ ਕਰਫਿਊ ਦਾ ਸਖ਼ਤੀ ਨਾਲ ਪਾਲਣਾ ਜਾਰੀ ਰੱਖਣ ਤਾਂਹੀ ਅਸੀਂ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ।

I/21401/2020

